



**ਦਫਤਰ ਜਿਲਾ ਮੈਜਿਸਟਰੇਟ, ਜਲੰਧਰ**  
Office of the District Magistrate  
Jalandhar (Punjab)

No. ....  
Date .....

Phone :0181-2224783(O)  
:0181-2459664(R)  
Fax :0181-2224727  
Email: dc.jal@punjabmail.gov.in

**ਹੁਕਮ :-**

ਸਾਲ 2020-2021 ਦੀ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ/ਕਣਕ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਨਾੜ/ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨਾਲ ਪਿੰਡਾਂ ਵਿਚ ਲੜਾਈ ਹੋਣ ਦਾ ਵੀ ਡਰ ਰਹਿੰਦਾ ਹੈ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ।

ਇਸ ਦੇ ਨਾਲ ਨਾਲ ਜ਼ਿਕਰ ਯੋਗ ਹੈ ਕਿ ਕੋਵਿਡ-19 ਵਲੋਂ ਪੂਰੇ ਵਿਸ਼ਵ ਵਿੱਚ ਦਹਿਸ਼ਤ ਫੈਲਾਈ ਹੈ। ਜਿਸ ਨੂੰ ਸਰਕਾਰ ਵਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਆਪਣੇ ਪੈਰ ਭਾਰਤ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਰੋਕਥਾਮ ਕਰਨੀ ਬਹੁਤੀ ਜ਼ਰੂਰੀ ਹੋ ਚੁੱਕੀ ਹੈ। ਕੋਵਿਡ-19 ਦੀ ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ **National Disaster Management Act.-2005** ਅਤੇ **Epidemic Diseases Act., 1897** ਪਹਿਲਾਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ। ਅਜਿਹੇ ਹਾਲਾਤ ਵਿੱਚ ਜਦੋਂ ਕਿ COVID-19 ਨਾਲ ਜਿਹੜੇ ਗਰਸਤ ਮਰੀਜ਼ ਹਨ ਉਹਨਾਂ ਨੂੰ ਪਹਿਲਾਂ ਹੀ ਸਾਹ ਲੈਣ ਵਿੱਚ ਔਕੜ ਆਉਂਦੀ ਹੈ ਤਾਂ ਅਜਿਹੇ ਹਾਲਾਤ ਵਿੱਚ ਨਾੜ/ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹਵਾ ਦੇ ਪ੍ਰਦੂਸ਼ਿਤ ਹੋਣ ਨਾਲ ਇਹ ਸਮੱਸਿਆ ਹੋਰ ਵੀ ਵੱਧ ਜਾਵੇਗੀ। ਇਸ ਨਾਲ COVID-19 ਦੇ ਮਰੀਜ਼ਾਂ ਦੀ ਜਾਨ ਨੂੰ ਵੀ ਖਤਰਾ ਪੈਂਦਾ ਹੋ ਸਕਦਾ ਹੈ।

ਇਸ ਲਈ ਮੈਂ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਜਲੰਧਰ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਤੇ **National Disaster Management Act.-2005** ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਜਲੰਧਰ ਵਿੱਚ ਨਾੜ/ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਪਾਬੰਦੀ ਲਗਾਉਂਦਾ ਹਾਂ।

ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਇਕ ਤਰਫ਼ਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਕਣਕ ਦੀ ਕਟਾਈ ਦੇ ਸ਼ੁਰੂ ਹੋਣ ਤੋਂ ਮਿਤੀ **15/06/2020** ਤੱਕ ਲਾਗੂ ਰਹੇਗਾ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਹੁਕਮ ਫੋਲ ਵਜਾ ਕੇ ਲੋਕ ਸੰਪਰਕ ਵਿਭਾਗ ਦੀ ਪ੍ਰਚਾਰ ਵੈਨ, ਅਕਾਸ਼ਵਾਣੀ, ਦੂਰਦਰਸ਼ਨ ਦੀਆਂ ਖਬਰਾਂ ਰਾਹੀਂ ਅਤੇ ਪੁਲਿਸ ਸਟੇਸ਼ਨਾਂ, ਨਗਰਪਾਲਿਕਾ, ਸਮੂਹ ਉਪ ਮੰਡਲ ਮੈਜਿਸਟਰੇਟ, ਜਲੰਧਰ, ਸਮੂਹ ਤਹਿਸੀਲਦਾਰ, ਜਲੰਧਰ ਦੇ ਦਫਤਰਾਂ ਅਤੇ ਸਦਰ ਮੁਕਾਮਾਂ ਦੇ ਨੋਟਿਸ ਬੋਰਡ ਤੇ ਇਸ ਹੁਕਮ ਦੀ ਨਕਲ ਚਿਪਕਾ ਕੇ ਲਾਗੂ ਕੀਤਾ ਜਾਵੇਗਾ।

ਇਹ ਹੁਕਮ ਹਸਤਾਖਰ ਅਤੇ ਮੋਹਰ ਅਦਾਲਤ ਹੇਠ ਮਿਤੀ **14.04.2020** ਨੂੰ ਜਾਰੀ ਕੀਤਾ ਗਿਆ।

ਵਰਿੰਦਰ ਕੁਮਾਰ ਸ਼ਰਮਾ, IAS,  
ਜਿਲ੍ਹਾ ਮੈਜਿਸਟਰੇਟ,  
ਜਲੰਧਰ।

ਪਿੱਠ ਅੰਕਣ ਨੰ: 5920 /ਐਮ.ਸੀ.4/ਐਮ.ਏ. ਮਿਤੀ: 14.04.2020

ਇਸ ਦਾ ਇਕ ਉਤਾਰਾ ਸੇਵਾ ਵਿਖੇ:-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ।
2. ਗ੍ਰਹਿ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ।
3. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ।
4. ਕਮਿਸ਼ਨਰ ਮੰਡਲ ਜਲੰਧਰ, ਜਲੰਧਰ।
5. ਡੀ.ਆਈ.ਜੀ.ਪੁਲਿਸ ਜਲੰਧਰ ਰੇਜ਼, ਜਲੰਧਰ।
6. ਕਮਿਸ਼ਨਰ ਆਫ ਪੁਲਿਸ/ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ (ਵਾਧੂ 10 ਕਾਪੀਆਂ)।
7. ਸਮੂਹ ਜਿਲ੍ਹਾ ਮੈਜਿਸਟਰੇਟ ਪੰਜਾਬ ਰਾਜ।
8. ਜਿਲ੍ਹਾ ਸੈਸ਼ਨ ਜੱਜ, ਜਲੰਧਰ।
9. ਜਿਲ੍ਹਾ ਅਟਾਰਨੀ, ਜਲੰਧਰ।
10. ਡੀ.ਡੀ.ਪੀ.ਓ. ਜਲੰਧਰ।
11. ਜਿਲ੍ਹਾ ਖੁਰਾਕ ਅਤੇ ਸਪਲਾਈ ਅਫਸਰ, ਜਲੰਧਰ।
12. ਜਿਲ੍ਹਾ ਮੰਡੀ ਅਫਸਰ, ਜਲੰਧਰ।
13. ਜਿਲ੍ਹਾ ਲੋਕ ਸੰਪਰਕ ਅਫਸਰ, ਜਲੰਧਰ (ਵਾਧੂ 10 ਕਾਪੀਆਂ)।
14. ਸੁਪਰਡੈਂਟ ਗਰੇਡ-1, ਪੀ.ਏ. ਟੂ ਡੀ.ਐਮ, ਸਟੈਨੋ ਟੂ ਏ.ਡੀ.ਐਮ, ਸਟੈਨੋ ਟੂ ਏ.ਸੀ(ਜ), ਸਟੈਨੋ ਟੂ ਏ.ਸੀ(ਸਿ) ਜੀ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ ਜੀ।

ਵਾ: ਜਿਲ੍ਹਾ ਮੈਜਿਸਟਰੇਟ,  
ਜਲੰਧਰ।

